

ਸੂਹੀ ਮਹਲਾ ੫ ॥

Soohee, Fifth Mehl:

ਕਿਆ ਗੁਣ ਤੇਰੇ ਸਾਰਿ ਸਮਾਲੀ ਮੋਹਿ ਨਿਰਗੁਨ ਕੇ ਦਾਤਾਰੇ ॥

What virtues and excellences of Yours should I cherish and contemplate? I am worthless, while You are the Great Giver.

ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥

I am Your slave - what clever tricks could I ever try? This soul and body are totally Yours||1||

ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥

O my Darling, Blissful Beloved, who fascinates my mind - I am a sacrifice to the Blessed Vision of Your Darshan. ||1||Pause||

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੁ ਸਦਾ ਸਦਾ ਉਪਕਾਰੇ ॥

O God, You are the Great Giver, and I am just a poor beggar; You are forever and ever benevolent.

ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥

I cannot accomplish anything by myself, O my Unapproachable and Infinite Lord and Master. ||2||

ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥

What service can I perform? What should I say to please You? How can I gain the Blessed Vision of Your Darshan?

ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥

Your extent cannot be found - Your limits cannot be found. My mind longs for Your Feet. ||3||

ਪਾਵਉ ਦਾਨੁ ਢੀਨੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥

I beg with persistence to receive this gift, that the dust of the Saints might touch my face.

ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥

The Guru has showered His Mercy upon servant Nanak; reaching out with His Hand, God has delivered him. ||4||6||